



ਦਫਤਰ ਜਿਲਾ ਮੈਜਿਸਟਰੇਟ, ਜਲੰਧਰ
Office of the District Magistrate
Jalandhar (Punjab)

No.
Date

Phone :0181-2224783(O)
:0181-2459664(R)
Fax :0181-2224727
Email: dc.jal@punjabmail.gov.in

ਹੁਕਮ

ਜਦੋਂ ਕਿ ਵਿਸ਼ਵ ਭਰ ਵਿੱਚ ਕੋਵਿਡ-19 ਮਹਾਂਮਾਰੀ ਦੇ ਵੱਧਦੇ ਹੋਏ ਖੱਤਰੇ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਤਾਲਾਬੰਦੀ (ਲਾਕਡਾਊਨ) ਦਾ ਐਲਾਨ ਕੀਤਾ ਜਾ ਚੁੱਕਾ ਹੈ। ਕੋਵਿਡ-19 ਮਹਾਂਮਾਰੀ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ National Disaster Management Act, 2005 ਅਤੇ Epidemic Diseases Act, 1897 ਪਹਿਲਾਂ ਤੋਂ ਹੀ ਇਨਵੋਕ ਕੀਤਾ ਜਾ ਚੁੱਕਾ ਹੈ।

ਮਾਨਯੋਗ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ੍ਹ ਦੀ ਦੇ ਪੱਤਰ ਨੰ SS/ACSH/2020/528 ਮਿਤੀ 13-07-2020 ਰਾਂਗੀ ਜਾਰੀ Revised Guidelines/ਹਦਾਇਤਾਂ ਦੇ ਸਨਮੁੱਖ, ਇਸ ਦਫਤਰ ਦੇ ਪੱਤਰ ਨੰ 13501-10/ਐਮ.ਸੀ.4/ਐਮ.ਏ ਮਿਤੀ 13-07-2020 ਰਾਂਗੀ ਮਿਤੀ 13-07-2020 ਤੋਂ 31-07-2020 ਤੱਕ Revised Guidelines/ਹਦਾਇਤਾਂ ਨੂੰ ਜਿਲ੍ਹਾ ਜਲੰਧਰ ਵਿੱਚ ਇੰਨ-ਬਿੰਨ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਇਹਨਾਂ ਜਾਰੀ ਹੁਕਮਾਂ ਦੇ ਸਨਮੁੱਖ, ਮੈਂ ਘਨਸ਼ਿਆਮ ਥੇਰੀ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ, ਜਲੰਧਰ, ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਤੇ National Disaster Management Act, 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜਿਲ੍ਹਾ ਜਲੰਧਰ ਦੇ ਸਮੂਹ ਹੋਟਲ, ਮੈਰਿਜ ਪੈਲਸ, ਦਾਅਵਤ ਹਾਲ (Banquet Hall), ਢਾਬੇ, ਅਹਾਤੇ ਆਦਿ ਦੇ ਮਾਲਕਾਂ ਅਤੇ ਧਾਰਮਿਕ ਸੰਸਥਾਵਾਂ/ਪ੍ਰਬੰਧਕ ਕਮੇਟੀਆਂ ਦੇ ਮੁੱਖੀਆਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਇਹਨਾਂ ਥਾਵਾਂ ਤੇ ਹੋਣ ਵਾਲੇ ਫੰਕਸ਼ਨਾਂ/ਸਮਾਗਮਾਂ ਸਬੰਧੀ ਸਮੇਂ-ਸਮੇਂ 'ਤੇ ਇਕ ਸਰਟੀਫਿਕੇਟ ਲੋਕਲ ਪੁਲਿਸ ਨੂੰ ਦੇਣਗੇ ਕਿ ਇਹਨਾਂ ਵੱਲੋਂ COVID-19 ਦੇ ਫੈਲਾਉ ਨੂੰ ਰੋਕਣ ਲਈ MHA/ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ Health Protocol ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਇਹ ਵੀ ਆਦੇਸ਼ ਦਿੰਦਾ ਹਾਂ ਕਿ ਇਹਨਾਂ ਸਥਾਨਾਂ 'ਤੇ ਚੱਲ ਰਹੇ ਫੰਕਸ਼ਨਾਂ ਬਾਬਤ ਸੀ.ਸੀ.ਟੀ.ਵੀ. ਫੁਟਿਜ਼ ਅਤੇ ਵੀਡਿਓ ਰਿਕਾਰਡਿੰਗ ਨੂੰ Preserve ਰੱਖਣਗੇ।

ਉਕਤ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜਿੰਮੇਵਾਰੀ ਕਮਿਸ਼ਨਰ ਆਫ ਪੁਲਿਸ, ਜਲੰਧਰ, ਸੀਨੀਅਰ ਪੁਲਿਸ ਕਪਤਾਨ (ਦਿਹਾਤੀ), ਜਲੰਧਰ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਜਲੰਧਰ ਦੀ ਹੋਵੇਗੀ।

(ਘਨਸ਼ਿਆਮ ਥੇਰੀ, ਆਈ.ਏ.ਐਸ.)
ਜਿਲ੍ਹਾ ਮੈਜਿਸਟਰੇਟ,
ਜਲੰਧਰ।



ਦਫਤਰ ਜਿਲਾ ਮੈਜਿਸਟਰੇਟ, ਜਲੰਧਰ
Office of the District Magistrate
Jalandhar (Punjab)

No.
Date

Phone :0181-2224783(O)
:0181-2459664(R)
Fax :0181-2224727
Email: dc.jal@punjabmail.gov.in

ਪਿੱਠ ਅੰਕਣ ਨੰਬਰ : 13629-38 / ਐਮ.ਸੀ.4 / ਐਮ.ਏ ਮਿਤੀ 16-07-2020

ਇਸ ਦਾ ਇੱਕ ਉਤਾਰਾ ਹੇਠ ਦਰਜ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ:-

1. ਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ
2. ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਮਾਲਮੇ ਅਤੇ ਨਿਆਂ ਵਿਭਾਗ, ਚੰਡੀਗੜ੍ਹ
3. ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ
4. ਕਮਿਸ਼ਨਰ, ਜਲੰਧਰ ਮੰਡਲ, ਜਲੰਧਰ
5. ਕਮਿਸ਼ਨਰ ਆਫ ਪੁਲਿਸ, ਜਲੰਧਰ
6. ਸੀਨੀਅਰ ਪੁਲਿਸ ਕਪਤਾਨ (ਦਿਹਾਤੀ), ਜਲੰਧਰ
7. ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਜਲੰਧਰ
8. ਜਿਲ੍ਹਾ ਲੋਕ ਸੰਪਰਕ ਅਫਸਰ, ਜਲੰਧਰ
9. ਜਲੰਧਰ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁੱਖੀ
10. ਪੀ.ਏ.ਟੂ. ਡੀ.ਐਮ., ਸਟੈਨੋ ਟੂ ਏ.ਡੀ.ਐਮ., ਸਟੈਨੋ ਟੂ ਏ.ਸੀ.(ਜ), ਸਟੈਨੋ ਟੂ ਏ.ਸੀ. (ਸਿ)

(ਘਨਸ਼ਿਆਮ ਥੋਰੀ, ਆਈ.ਏ.ਐਮ.)

ਜਿਲ੍ਹਾ ਮੈਜਿਸਟਰੇਟ,

ਜਲੰਧਰ।